



ਪੰਜਾਬ ਸਕੂਲ ਸਿੱਖਿਆ ਬੋਰਡ
ਸਾਹਿਬਜ਼ਾਦਾ ਅਜੀਤ ਸਿੰਘ ਨਗਰ-160062
(ਕਾਰਜ ਸੰਚਾਲਨ ਸ਼ਾਖਾ)

ਨੰ:ਪਸਸਥ-ਕਸ-2024/1961
ਮਿਤੀ:26-02-2024

ਵੱਲ

ਸਮੂਹ ਕੇਂਦਰ ਸੁਪਰਫੌਟ

ਪਰੀਖਿਆਵਾਂ ਫਰਵਰੀ/ਮਾਰਚ-2024

ਵਿਸ਼ਾ :- ਅੱਠਵੀਂ ਸ੍ਰੀਂ ਮਾਰਚ - 2024 ਦੀਆਂ ਸਲਾਨਾ ਪਰੀਖਿਆਵਾਂ ਦੇ ਸੰਚਾਲਨ ਸਬੰਧੀ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਸ਼ਾ ਅਧੀਨ ਪਰੀਖਿਆਵਾਂ ਮਿਤੀ 07-03-2024 ਤੋਂ 27-03-2024 ਤੱਕ ਸਵੇਰੇ 11.00 ਵਜੇ ਤੋਂ ਬੋਰਡ ਵੱਲੋਂ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿਖੇ ਕਰਵਾਈਆਂ ਜਾ ਰਹੀਆਂ ਹਨ। ਅੱਠਵੀਂ ਸ੍ਰੀਂ ਦੀ ਪਰੀਖਿਆ ਨਾਲ ਸਬੰਧਤ ਪ੍ਰਸ਼ਨ ਪੱਤਰ ਅਤੇ ਕੇਂਦਰ ਸੁਪਰਫੌਟ ਦੇ ਪੈਕੱਟ Lot-1 (ਅੰਮ੍ਰਿਤਸਰ, ਬਿੰਡਿਆ, ਫਾਜਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਤਰਨ-ਤਾਰਨ) ਮਿਤੀ 02-03-2024 ਨੂੰ ਮੁੱਖ ਦਫਤਰ ਤੋਂ ਤੇਜ਼ੇ ਜਾਣਗੇ। Lot-2 (ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਕਪੂਰਥਲਾ, ਮਲੇਰਕੋਟਲਾ, ਮਾਨਸਾ, ਮੋਗਾ, ਸ਼੍ਰੀ ਮੁਕਤਸਰ ਸਹਿਬ, ਪਠਾਨਕੋਟ, ਰੋਪੜ, ਐਸ.ਏ.ਐਸ ਨਗਰ, ਐਸ.ਬੀ.ਐਸ) ਮਿਤੀ 03-03-2024 ਅਤੇ ਮੁੱਖ ਦਫਤਰ ਤੋਂ ਤੇਜ਼ੇ ਜਾਣਗੇ। ਪ੍ਰਸ਼ਨ ਪੱਤਰ ਪਰੀਖਿਆ ਕੇਂਦਰ/ਸਕੂਲ ਦੇ ਸੁਰੱਖਿਅਤ ਕਮਰੇ ਵਿੱਚ ਰੱਖੇ ਜਾਣੇ ਹਨ। ਕਮਰੇ ਨੂੰ ਗਰਿਲ ਲੱਗੀ ਹੋਣ ਦੇ ਨਾਲ ਜਿਸ ਅਲਮਾਰੀ ਵਿੱਚ ਪ੍ਰਸ਼ਨ ਪੱਤਰ ਰੱਖੇ ਜਾਣੇ ਹਨ ਉਹਨਾਂ (ਕਮਰੇ ਅਤੇ ਅਲਮਾਰੀ) ਨੂੰ ਡਬਲ ਲਾਕ ਲਾਉਣ ਦੀ ਸੁਵਿਧਾ ਹੋਵੇ। ਇਸ ਦੀ ਇੱਕ ਚਾਥੀ ਆਪ ਪਾਸ ਅਤੇ ਢੂਸਗੀ ਕੇਂਦਰ ਕੰਟਰੋਲਰ ਕੋਲ ਹੋਈ ਚਾਹੀਦੀ ਹੈ। ਪਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਲਈ ਹੇਠ ਲਿਖੀਆਂ ਹਦਾਇਤਾਂ ਦਾ ਧਿਆਨ ਰੱਖਿਆ ਜਾਵੇ:-

ਪਰੀਖਿਆ ਸੁਚੱਜੇ ਢੰਗ ਨਾਲ ਕਰਵਾਉਣ ਲਈ ਹੇਠ ਲਿਖੇ ਅਨੁਸਾਰ ਪੁਖਤਾ ਪ੍ਰਬੰਧ ਕਰਵਾਏ ਜਾਣ:-

1. ਰੋਲ ਨੰ: ਸਲਿਪ ਤੋਂ ਬਿਨ੍ਹਾਂ ਕਿਸੇ ਪਰੀਖਿਆਰਥੀ ਨੂੰ ਪਰੀਖਿਆ ਕੇਂਦਰ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ।
2. ਪੰਜਾਬ ਸਰਕਾਰ ਵੱਲੋਂ COVID-19 ਸਬੰਧੀ ਸਮੇਂ ਸਮੇਂ ਤੇ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
3. ਅਜਿਹੇ ਪ੍ਰਬੰਧ ਕੀਤੇ ਜਾਣ ਕਿ ਵਾਸਤੂਆਂ ਵਿੱਚ ਇੱਕ ਤੋਂ ਵੱਧ ਪਰੀਖਿਆਰਥੀ ਨਾ ਜਾਵੇ।
4. Transparent Bottle ਵਿੱਚ ਪਰੀਖਿਆਰਥੀ ਨੂੰ ਪਾਣੀ ਲਿਆਉਣ ਦੀ ਆਗਿਆ ਦਿੱਤੀ ਜਾਵੇ।
5. ਪਰੀਖਿਆਰਥੀਆਂ ਲਈ ਪਰੀਖਿਆ ਕੇਂਦਰ ਵਿੱਚ ਇੱਕ ਘੰਟਾ ਪਹਿਲਾਂ ਪਹੁੰਚਣਾ ਲਾਜ਼ਮੀ ਕੀਤਾ ਗਿਆ ਹੈ।
6. ਸਕੂਲ ਲਾਗਾਇਨ ਤੇ ਪਰੀਖਿਆਰਥੀਆਂ ਸਬੰਧੀ ਡਾਟਾ ਉਪਲੱਭ ਕਰਵਾਇਆ ਗਿਆ ਹੈ। ਕੇਂਦਰ ਕੰਟਰੋਲਰ ਤੋਂ ਡਾਟਾ, ਪੱਤਰ, ਹਸਤਾਖਰ ਚਾਰਟ, ਹਦਾਇਤਾਂ ਆਦਿ ਪ੍ਰਾਪਤ ਕੀਤੀਆਂ ਜਾਣ।
7. ਪਰੀਖਿਆ ਤੋਂ ਇੱਕ ਦਿਨ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਵਾਏ ਜਾਣ। ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।
8. ਹਰ ਰੋਜ਼ ਪਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਸ਼ਨ-ਪੱਤਰ ਕਲਾਸ ਵਾਈਜ਼ ਬਹੁਤ ਹੀ ਧਿਆਨ ਪੂਰਵਕ ਡੇਟ-ਸ਼ੀਟ ਤੇ ਦਰਜ ਵਿਸ਼ੇ/ ਕੋਡ ਨੰਬਰ ਅਤੇ ਮਿਤੀ ਅਨੁਸਾਰ ਪਰੀਖਿਆ ਸ਼ੁਰੂ ਹੋਣ ਤੋਂ ਅੱਧਾ ਘੰਟਾ ਪਹਿਲਾਂ ਕੇਂਦਰ ਕੰਟਰੋਲਰ ਤੋਂ ਹਸਤਾਖਰਾਂ ਸਮੇਤ ਰਸੀਵਿੰਗ ਦੇਣ ਉਪਰੰਤ ਪ੍ਰਾਪਤ ਕੀਤੇ ਜਾਣ।
9. ਪ੍ਰਸ਼ਨ ਪੱਤਰਾਂ ਦੀ ਘਾਟ ਸਬੰਧੀ ਡੇਟਸ਼ੀਟ ਵਿੱਚ ਦਰਜ ਨੰਬਰਾਂ ਤੇ ਸੰਪਰਕ ਕੀਤਾ ਜਾਵੇ।
10. ਪ੍ਰਸ਼ਨ ਪੱਤਰਾਂ ਦੇ ਸੀਲ ਬੰਦ ਪੈਕੱਟ ਖੇਲਣ ਸਮੇਂ 2 ਨਿਗਰਾਨਾਂ ਦੇ ਅਤੇ 2 ਪਰੀਖਿਆਰਥੀਆਂ ਦੇ ਹਸਤਾਖਰ ਕਰਵਾਉਣਾ ਯਕੀਨੀ ਬਣਾਇਆ ਜਾਵੇ।
11. ਕੇਂਦਰ ਕੰਟਰੋਲਰ ਤੋਂ ਪ੍ਰਸ਼ਨ ਪੱਤਰਾਂ ਦੇ ਪੈਕੱਟ ਸੀਲਾਂ ਚੈਕ ਕਰਕੇ ਪ੍ਰਾਪਤ ਕੀਤੇ ਜਾਣ। ਜੇਕਰ ਕਿਸੇ ਪੈਕੱਟ ਦੀ ਸੀਲ ਟੁੱਟੀ ਹੋਈ ਹੈ ਤਾਂ ਤੁਰੰਤ ਬੋਰਡ ਦਫਤਰ ਦੇ ਧਿਆਨ ਵਿੱਚ ਲਿਆਂਦਾ ਜਾਵੇ।
12. ਪਰੀਖਿਆ ਦੌਰਾਨ ਉਸ ਦਿਨ ਦੇ ਵਿਸ਼ੇ ਨਾਲ ਸਬੰਧਿਤ ਅਧਿਆਪਕ ਦੀ ਡਿਊਟੀ ਪਰੀਖਿਆ ਕੇਂਦਰ ਵਿੱਚ ਨਹੀਂ ਹੋਈ ਚਾਹੀਦੀ। ਨਿਗਰਾਨ ਅਮਲਾ ਸਬੰਧਤ ਸਕੂਲ ਦਾ ਹੀ ਹੋਵੇਗਾ। ਕੇਂਦਰ ਕੰਟਰੋਲਰ ਕੇਵਲ ਬਾਹਰੀ ਦਖਲ ਅੰਦਰੀ ਰੋਕਣ ਤੱਕ ਹੀ ਸੀਮਿਤ ਹੈ, ਇਹਨਾਂ ਨੂੰ ਪਰੀਖਿਆ ਕੇਂਦਰ ਵਿੱਚ ਦਾਖਲ ਹੋਣ ਦੀ ਆਗਿਆ ਨਹੀਂ ਹੈ। ਪਰੀਖਿਆ ਕੇਂਦਰ ਗਰਾਊਂਡ ਫਲੋਰ ਤੇ ਬਣਾਉਣ ਨੂੰ ਪਹਿਲ ਦਿੱਤੀ ਜਾਵੇ।
13. ਪਰੀਖਿਆ ਦੌਰਾਨ ਕਿਸੇ ਵੀ ਪਰੀਖਿਆਰਥੀ ਦੇ ਬੂਟ ਅਤੇ ਜੁਰਾਬਾਂ ਨਾ ਖੁੱਲ੍ਹਾਵਾਏ ਜਾਣ ਅਤੇ ਕਿਸੇ ਦੀ ਧਾਰਮਿਕ ਭਾਵਨਾ ਨੂੰ ਠੇਸ ਨਾ ਪਹੁੰਚਾਈ ਜਾਵੇ (ਧਾਰਮਿਕ ਚਿਨ੍ਹ ਨਾ ਉਤਰਵਾਏ ਜਾਣ)। ਲੋੜ ਪੈਣ ਤੇ ਲੜਕੀਆਂ ਦੀ ਤਲਾਸ਼ੀ ਇਸਤਰੀ ਨਿਗਰਾਨ ਤੋਂ ਹੀ ਕਰਵਾਈ ਜਾਵੇ।

14. ਪਰੀਖਿਆ ਕੇਂਦਰ ਵਿੱਚ ਸਮੂਹ ਨਿਗਰਾਨ ਅਮਲਾ ਅਤੇ ਪਰੀਖਿਆਰਥੀ ਮੇਬਾਇਲ ਫੇਨ/ ਜਾਂ ਕਿਸੇ ਵੀ ਕਿਸਮ ਦੀ ਇਲੈਕਟ੍ਰੋਨਿਕਸ਼ ਫਿਵਾਈਸ ਨਹੀਂ ਲੈ ਕੇ ਜਾ ਸਕਦਾ। ਕੇਵਲ ਕੇਂਦਰ ਸੁਪਰਡੰਟ, ਅਬਜ਼ਰਵਰ, ਫਲਾਇੰਗ ਸਕੂਅੰਡ ਨੂੰ ਪਰੀਖਿਆ ਕੇਂਦਰ ਅੰਦਰ ਮੇਬਾਇਲ ਫੇਨ ਲਿਜਾਣ ਦੀ ਆਗਿਆ ਹੋਵੇਗੀ। (ਵਿਦਿਆਰਥੀਆਂ ਦੇ ਰੋਲ ਨੂੰ ਸਕੈਨਰ ਐਪ ਰਾਹੀਂ ਵੈਰੀਫਾਈ ਕਰਨ ਲਈ) ਹੋਰ ਕੋਈ ਵੀ ਪਰੀਖਿਆ ਨਾਲ ਸਬੰਧਤ ਅਮਲਾ/ਸਟਾਫ ਦੇ ਮੇਬਾਇਲ ਫੇਨ ਰੱਖਣ ਲਈ ਕੇਂਦਰ ਕੰਟਰੋਲਰ ਵੱਲੋਂ ਅਲੱਗ ਤੋਂ ਇੰਤਜ਼ਮ ਕੀਤਾ ਜਾਵੇਗਾ।

a) ਜੇਕਰ ਕੋਈ ਅਧਿਆਪਕ ਪਰੀਖਿਆ ਕੇਂਦਰ ਵਿੱਚ ਮੇਬਾਇਲ/ਇਲੈਕਟ੍ਰੋਨਿਕ ਫਿਵਾਈਸ ਲੈ ਕੇ ਜਾਂਦਾ ਹੈ ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਲਈ ਸਬੰਧਤ ਅਥਾਰਟੀ ਨੂੰ ਲਿਖਿਆ ਜਾਵੇਗਾ।

b) ਜੇਕਰ ਕੋਈ ਪਰੀਖਿਆਰਥੀ ਪਰੀਖਿਆ ਕੇਂਦਰ ਵਿੱਚ ਮੇਬਾਇਲ/ ਇਲੈਕਟ੍ਰੋਨਿਕ ਫਿਵਾਈਸ ਲੈ ਕੇ ਜਾਂਦਾ ਹੈ ਤਾਂ ਉਸ ਵਿਰੁੱਧ ਅਣ - ਉਚਿਤ ਸਾਧਨਾਂ ਦੀ ਵਰਤੋਂ ਕਰਨ ਤਹਿਤ ਕੇਸ ਦਰਜ ਕੀਤਾ ਜਾਵੇਗਾ।

15. ਕੇਂਦਰ ਸੁਪਰਡੰਟ ਦੀ ਇੱਕ ਜਾਂ ਦੇ ਦਿਨ ਦੀ ਗੈਰ ਹਾਜ਼ਰੀ/ਛੁੱਟੀ ਦੇ ਸਮੇਂ ਤੇ ਡਿਪਟੀ ਸੁਪਰਡੰਟ ਜੋ ਕਿ ਆਪਣੀ ਡਿਊਟੀ ਦੇ ਨਾਲ-ਨਾਲ ਕੇਂਦਰ ਸੁਪਰਡੰਟ ਦੀ ਡਿਊਟੀ ਵੀ ਨਿਭਾਏਗਾ। ਜੇਕਰ ਕੇਂਦਰ ਸੁਪਰਡੰਟ 2 ਦਿਨਾਂ ਤੋਂ ਵੱਧ ਛੁੱਟੀ ਲੈਂਦੇ ਹਨ ਫਿਰ ਨਿਯਮਾਂ ਅਨੁਸਾਰ ਬਦਲਵਾ ਪ੍ਰਬੰਧ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੀਤਾ ਜਾਵੇਗਾ।

16. ਕੇਂਦਰ ਨਾਲ ਸਬੰਧਤ ਸਮੁੱਚਾ ਕੰਮ ਸਹਾਇਕ ਸੁਪਰਡੰਟ ਕਰੇਗਾ ਅਤੇ ਸੁਪਰਡੰਟ ਨਾਲ ਹਾਲ ਕਮਰੇ ਵਿੱਚ ਹੀ ਬੈਠੇਗਾ ਅਤੇ ਆਪਣੀ ਸੀਟ ਨਹੀਂ ਛੱਡੇਗਾ। ਨਿਗਰਾਨ ਅਮਲਾ ਅਤੇ ਪਰੀਖਿਆਰਥੀਆਂ ਦੀ ਹਾਜ਼ਰੀ ਦਾ ਰਿਕਾਰਡ ਅਤੇ ਪਰੀਖਿਆ ਦੀ ਸਮਾਪਤੀ ਤੇ ਸਮੁੱਚੇ ਬਿੱਲ ਤਿਆਰ ਕਰੇਗਾ।

17. ਉੱਤਰ ਪੱਤਰੀਆਂ ਤੇ ਕੰਟਰੋਲਰ ਪਰੀਖਿਆਵਾਂ ਦੀ ਮੇਹਰ ਤਿੰਨ ਪੰਨਿਆ ਤੇ ਲਗਾਉਣੀ ਯਕੀਨੀ ਬਣਾਈ ਜਾਵੇ।

18. ਨਿਗਰਾਨ ਅਮਲੇ ਨੂੰ ਹਦਾਇਤ ਕੀਤੀ ਜਾਵੇ ਕਿ ਪਰੀਖਿਆਰਥੀਆਂ ਵੱਲੋਂ ਹੱਲ ਕੀਤੀਆਂ ਉੱਤਰ ਪੱਤਰੀਆਂ ਦੇ ਖਾਲੀ ਪੰਨਿਆ ਤੇ ਕਰਾਸ ਲਗਾਇਆ ਜਾਵੇ।

19. ਪਰੀਖਿਆ ਕੇਂਦਰ ਦੇ ਆਲੋ-ਦੁਆਲੇ ਦਫ਼ਾ-144 ਲਗਵਾਉਣ ਲਈ ਲੋਕਲ ਪ੍ਰਸ਼ਾਸਨ ਦੀ ਮਦਦ ਲਈ ਜਾਵੇ। ਡਿਊਟੀ ਤੇ ਤਾਇਨਾਤ ਕਿਸੇ ਵੀ ਪੁਲਿਸ ਕਰਮਚਾਰੀ ਨੂੰ ਪਰੀਖਿਆ ਕੇਂਦਰ ਵਿੱਚ ਦਾਖਲ ਹੋਣ ਦੀ ਆਗਿਆ ਨਹੀਂ ਹੈ।

20. ਪਰੀਖਿਆ ਕੇਂਦਰ ਖੇਲ੍ਹਣ ਵਾਲੇ ਦਿਨ ਡਿਊਟੀ ਤੇ ਤਾਇਨਾਤ ਹਰ ਇੱਕ ਅਧਿਆਪਕ ਤੋਂ ਉਹਨਾਂ ਦੇ ਸ਼ਨਾਖਤੀ ਕਾਰਡ ਦੀ ਫੇਟੇ ਕਾਪੀ/ਸੰਸਥਾ ਮੁੱਖੀ ਵੱਲੋਂ ਜਾਰੀ ਕੀਤੀ ਗਈ ਫਾਰਗੀ ਸਲਿੱਪ ਲੈਕੇ ਪਰੀਖਿਆ ਸਮੇਂ ਦੌਰਾਨ ਆਪਣੇ ਕੋਲ ਰੱਖੀਆਂ ਜਾਣ ਅਤੇ ਪਰੀਖਿਆ ਸਮਾਪਤੀ ਉਪਰੰਤ ਲਾਸਟ ਪੈਕਟ ਵਿੱਚ ਪਾ ਕੇ ਮੁੱਖ ਦਫ਼ਤਰ ਨੂੰ ਭੇਜੀਆਂ ਜਾਣ। ਕਿਉਂਕਿ ਆਰ.ਟੀ.ਆਈ ਅਧੀਨ ਇਹਨਾਂ ਦਸਤਾਵੇਜ਼ਾਂ ਦੀ ਕਦੇ ਵੀ ਲੇੜ ਪੈ ਸਕਦੀ ਹੈ।

21. ਪਰੀਖਿਆ ਦੌਰਾਨ ਵਿਦਿਆਰਥੀਆਂ ਨੂੰ ਪਾਈ ਪਿਲਾਉਣ ਲਈ ਪਰੀਖਿਆ ਸੂਰੂ ਹੋਣ ਤੋਂ ਪਹਿਲਾਂ ਹੀ ਹਾਲ/ਕਮਰਿਆਂ ਵਿੱਚ ਪ੍ਰਬੰਧ ਕਰ ਲਿਆ ਜਾਵੇ ਤਾਂ ਜੋ ਵਾਟਰਮੈਨ ਦੇ ਵਾਰ-ਵਾਰ ਪਰੀਖਿਆ ਕੇਂਦਰ ਤੋਂ ਅੰਦਰ/ਬਾਹਰ ਜਾਣ ਤੇ ਕੰਟਰੋਲ ਕੀਤਾ ਜਾ ਸਕੇ। ਪਰੀਖਿਆ ਕੇਂਦਰ ਦੇ ਮੇਨਗੋਟ ਉੱਤੇ ਹਰ ਸਮੇਂ ਦਰਜਾ ਚਾਰ ਕਰਮਚਾਰੀ ਤਾਇਨਾਤ ਕੀਤਾ ਜਾਵੇ। ਕਿਸੇ ਵੀ ਹਾਲਤ ਵਿੱਚ ਗੋਟ ਨੂੰ ਤਾਲਾ ਨਾ ਲਗਾਇਆ ਜਾਵੇ ਤਾਂ ਜੋ ਉੱਡਣ-ਦਸਤਾ ਮੁੱਖੀਆਂ ਨੂੰ ਪਰੀਖਿਆਵਾਂ ਕੇਂਦਰ ਤੱਕ ਪਹੁੰਚਣ ਵਿੱਚ ਕੋਈ ਇੱਕਤ ਪੇਸ਼ ਨਾ ਆਵੇ। ਜੇਕਰ ਕਿਸੇ ਪਰੀਖਿਆ ਕੇਂਦਰ ਵਿੱਚ ਨਕਲ ਦਾ ਰੁਝਾਨ ਪਾਇਆ ਜਾਂਦਾ ਹੈ, ਇਸ ਦੀ ਪੁਸ਼ਟੀ ਉਡਣ ਦਸਤਾ ਮੁੱਖੀ ਵੱਲੋਂ ਕੀਤੀ ਜਾਂਦੀ ਹੈ ਤਾਂ ਸਬੰਧਤ ਦੋਸ਼ੀ ਅਮਲੇ ਵਿਰੁੱਧ ਬਣਦੀ ਅਨੁਸ਼ਾਸਨੀ ਕਾਰਵਾਈ ਕਰਨ ਲਈ ਸਿੱਖਿਆ ਵਿਭਾਗ, ਪੰਜਾਬ ਸਰਕਾਰ ਨੂੰ ਲਿਖ ਦਿੱਤਾ ਜਾਵੇਗਾ।

22. ਜੇਕਰ ਪਰੀਖਿਆਵਾਂ ਦੌਰਾਨ ਪਰੀਖਿਆ ਕੇਂਦਰ ਅੰਦਰ ਯੂ.ਐਮ.ਸੀ. ਕੇਸ ਬਣਦਾ ਹੈ ਤਾਂ ਕੇਸ ਹੱਲ ਹੋਣ ਤੱਕ ਸੈਂਟਰ ਸੁਪਰਡੰਟ ਦੇ ਮਿਹਨਤਾਨੇ ਦੀ ਅਦਾਇਗੀ ਨਹੀਂ ਕੀਤੀ ਜਾਵੇਗੀ।

23. ਪਰੀਖਿਆ ਕੇਂਦਰ ਵਿੱਚ ਨਕਲ ਜਾ ਅਣਸੁਖਾਵੇਂ ਮਾਹੌਲ ਦੇ ਪੈਦਾ ਕੀਤੇ ਜਾਣ ਕਾਰਨ ਵਿਸੇ ਦੀ ਪਰੀਖਿਆ ਰੱਦ ਹੋਣ ਦੀ ਸੂਰਤ ਵਿੱਚ ਡਿਊਟੀ ਦੇ ਰਹੇ ਸਮੁੱਚੇ ਸਟਾਫ ਖ਼ਿਲਾਫ (ਸੇਵਾਦਾਰ ਅਤੇ ਕਲੈਰੀਕਲ ਕੰਮ ਕਰਨ ਵਾਲੇ ਅਮਲੇ ਨੂੰ ਛੱਡ ਕੇ) ਜਿੱਥੇ ਸਮੂਹਿਕ ਨਕਲ ਦੀ ਧੋਖਾਪੜੀ ਕਾਰਵਾਉਣ ਤਹਿਤ/ ਡਿਊਟੀ ਪ੍ਰਤੀ ਵਢਾਦਾਰੀ ਨਾ ਰੱਖਣ, ਅਨੈਤਿਕ ਕੰਮ ਵਿੱਚ ਸ਼ਸ਼ਤ੍ਰੀਅਤ, ਬੋਰਡ ਦਫ਼ਤਰ ਵਲੋਂ ਵਾਰ ਵਾਰ ਜਾਰੀ ਨਿਯਮਤ ਹਦਾਇਤਾਂ ਦੀ ਉਲੱਘਣਾ ਕਰਨ , ਗਲਤ ਕੰਮ ਲਈ ਸਹਿਮਤੀ ਦੇਣ ਆਦਿ ਬਾਰੇ ਵਿਭਾਗੀ ਕਾਰਵਾਈ ਹੋਵੇਗੀ, ਉਥੇ ਨਾਲ ਹੀ ਪਰੀਖਿਆ ਮੁੜ ਕਰਾਉਣ ਤੇ ਹੋਣ ਵਾਲੇ ਵਿੱਤੀ ਖਰਚੇ ਦੀ ਪ੍ਰਤੀ ਪੂਰਤੀ ਵੀ ਉਸ ਦਿਨ ਲਈ ਤਾਇਨਾਤ ਡਿਊਟੀ ਸਟਾਫ ਤੇ ਕੀਤੀ ਜਾਵੇਗੀ।

24. ਕੇਂਦਰ ਸੁਪਰਡੰਟ ਦੇ ਮਿਹਨਤਾਨੇ ਦੀ ਅਦਾਇਗੀ ਸਿੱਧੇ ਤੌਰ ਤੇ ਬੈਂਕ ਖਾਤੇ ਵਿੱਚ ਕੀਤੀ ਜਾਣੀ ਹੈ। ਇਸ ਲਈ ਬਿਲ ਤਿਆਰ ਕਰਦੇ ਸਮੇਂ ਡਿਊਟੀ ਤੇ ਤਾਇਨਾਤ ਸੁਪਰਡੰਟ ਦਾ ਬੈਂਕ ਖਾਤਾ ਨੰਬਰ, ਬੈਂਕ ਦਾ ਨਾਂ ਅਤੇ IFSC ਕੋਡ ਜਨਰਾਲ ਦਰਜ ਕੀਤਾ ਜਾਵੇ, ਉਪਰੰਤ ਇਹ ਬਿੱਲ ਜਿਲਾ ਮੈਨੇਜਰ, ਖੇਤਰੀ ਦਫ਼ਤਰ, ਪੰਜਾਬ ਸਕੂਲ ਸਿੱਖਿਆ ਬੋਰਡ ਕੋਲ ਪਰੀਖਿਆ ਸਮਾਪਤ ਹੋਣ ਦੇ 15 ਦਿਨਾਂ ਦੇ ਅੰਦਰ -ਅੰਦਰ ਜਮ੍ਹਾਂ ਕਾਰਵਾਏ ਜਾਣ। ਬਿੱਲ ਨਿਰਧਾਰਿਤ ਮਿਤੀ ਤੱਕ ਨਾ ਪ੍ਰਾਪਤ ਹੋਣ ਦੀ ਸੂਰਤ ਵਿੱਚ ਕੋਈ ਅਦਾਇਗੀ ਨਹੀਂ ਕੀਤੀ ਜਾਵੇਗੀ। ਨਿਗਰਾਨ ਅਮਲਾ ਸਬੰਧਤ ਸਕੂਲ ਦਾ ਹੀ ਹੋਵੇਗਾ। ਡਿਪਟੀ ਸੁਪਰਡੰਟ ਅਤੇ ਨਿਗਰਾਨ ਅਮਲੇ ਨੂੰ ਕੋਈ ਅਦਾਇਗੀ ਨਹੀਂ ਕੀਤੀ ਜਾਵੇਗੀ।

25. ਜੇਕਰ ਕਿਸੇ ਨਿਗਰਾਨ ਅਮਲੇ ਵੱਲੋਂ ਤੁਹਾਡੇ ਧਿਆਨ ਵਿੱਚ ਲਿਆਂਦਾ ਜਾਂਦਾ ਹੈ ਕਿ ਉਸ ਦਾ ਪੜ੍ਹਾਇਆ / ਨਜ਼ਦੀਕੀ ਰਿਸ਼ਤੇਦਾਰ ਛਿਉਟੀ ਵਾਲੇ ਕੇਂਦਰ ਵਿੱਚ ਪਰੀਖਿਆ ਦੇ ਰਿਹਾ ਹੈ ਤਾਂ ਉਸ ਨੂੰ ਤੁਰੰਤ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਨਾਲ ਸੰਪਰਕ ਕਰਨ ਲਈ ਕਿਹਾ ਜਾਵੇ।

26. ਕਿਸੇ ਵੀ ਪਰੀਖਿਆਰਥੀ ਨੂੰ ਪਰੀਖਿਆ ਦੇ ਅੱਧੇ ਸਮੇਂ ਤੋਂ ਪਹਿਲਾਂ ਪਰੀਖਿਆ ਕੇਂਦਰ ਛੱਡਣ ਦੀ ਆਗਿਆ ਨਾ ਦਿੱਤੀ ਜਾਵੇ। ਜਿਹੜੇ ਪਰੀਖਿਆਰਥੀ ਸਮੇਂ ਤੋਂ ਪਹਿਲਾਂ ਪਰੀਖਿਆ ਹਾਲ ਛੱਡ ਕੇ ਜਾਣ ਉਹਨਾਂ ਕੋਲੋਂ ਪ੍ਰਸ਼ਨ ਪੱਤਰ ਉੱਤੇ ਰੇਲ ਨੰ ਲਿਖਵਾ ਕੇ ਸੁਪਰਡੰਟ ਵਾਪਸ ਲੈ ਲਵੇ। ਕਿਉਂਕਿ ਇਸ ਤਰ੍ਹਾਂ ਪ੍ਰਸ਼ਨ ਪੱਤਰ ਬਾਹਰ ਸੋਸ਼ਲ ਮੀਡੀਆ ਆਦਿ ਤੇ ਆਉਟ ਹੋਣ ਦਾ ਖਦਸ਼ਾ ਰਹਿੰਦਾ ਹੈ ਅਤੇ ਵਿਦਿਆਰਥੀਆਂ ਨੂੰ ਨਜ਼ਾਇਜ਼ ਮਦਦ ਮਿਲਣ ਦੀ ਸੰਭਾਵਨਾ ਹੁੰਦੀ ਹੈ।

27. ਜੇਕਰ ਪਰੀਖਿਆਰਥੀ ਪਰੀਖਿਆ ਸਮੇਂ ਤੋਂ ਇੱਕ ਘੰਟਾ ਪਹਿਲਾਂ ਉੱਤਰ ਪੱਤਰੀ ਨਿਗਰਾਨ ਨੂੰ ਸੌਂਪਦਾ ਹੈ ਤਾਂ ਪ੍ਰਸ਼ਨ ਪੱਤਰ ਦੇ ਹਰੇਕ ਪਾਰਟ ਤੇ ਰੇਲ ਨੰ. ਦਰਜ ਕਰਵਾਇਆ ਜਾਵੇ। ਅਜਿਹੇ ਪਰੀਖਿਆਰਥੀਆਂ ਦੇ ਹਸਤਾਖਰ ਚਾਰਟ ਤੇ ਵੀ ਸਮਾਂ ਦਰਜ ਕਰਵਾਉਣਾ ਯਕੀਨੀ ਬਣਾਇਆ ਜਾਵੇ।

30. ਨਿਗਰਾਨ ਅਮਲੇ ਨੂੰ ਹਦਾਇਤ ਕੀਤੀ ਜਾਵੇ ਕਿ ਪਰੀਖਿਆਰਥੀਆਂ ਨੂੰ ਸੂਚਿਤ ਕਰਨ ਕਿ ਪ੍ਰਸ਼ਨ ਪੱਤਰ ਦੇ ਹਰੇਕ ਪੰਨੇ ਤੇ ਰੇਲ ਨੰ. ਲਿਖਣਾ ਯਕੀਨੀ ਬਣਾਉਣ।

31. ਦੇਖਣ ਵਿੱਚ ਆਇਆ ਹੈ ਕਿ ਨਿਗਰਾਨ ਅਮਲੇ ਵੱਲੋਂ ਪਰੀਖਿਆਰਥੀਆਂ ਨੂੰ ਸਮੇਂ ਤੋਂ ਪਹਿਲਾਂ ਹੱਲ ਹੋਈ ਉੱਤਰ ਪੱਤਰੀ ਦੇਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ, ਅਜਿਹਾ ਨਾ ਕੀਤਾ ਜਾਵੇ। ਪਰੀਖਿਆਰਥੀਆਂ ਨੂੰ ਪਰੀਖਿਆ ਦਾ ਪੂਰਾ ਸਮਾਂ ਦਿੱਤਾ ਜਾਵੇ।

32. ਉੱਤਰ-ਪੱਤਰੀਆਂ ਦੇ ਪੈਕਟ ਉੱਪਰ ਜਾਣਕਾਰੀ-ਅੱਠਵੀਂ ਸ੍ਰੀਂ ਲਈ ਕਾਲੇ ਰੰਗ ਦੇ ਮਾਰਕਰ ਨਾਲ, ਦਸਵੀਂ ਲਈ ਨੀਲੇ ਰੰਗ ਦੇ ਮਾਰਕਰ ਨਾਲ ਅਤੇ ਬਾਚੁਵੀਂ ਲਈ ਲਾਲ ਰੰਗ ਦੇ ਮਾਰਕਰ ਨਾਲ ਲਿਖਿਆ ਜਾਵੇ। ਲਾਸਟ ਪੈਕਟਾਂ ਤੇ ਹਰੇ ਰੰਗ ਦੇ ਮਾਰਕਰ ਨਾਲ ਲਿਖਿਆ ਜਾਵੇ।

33. ਰੋਜ਼ਾਨਾ ਪਰੀਖਿਆ ਦੀ ਸਮਾਪਤੀ ਉਪਰੰਤ ਉੱਤਰ-ਪੱਤਰੀਆਂ (ਬਿਨ੍ਹਾਂ ਫੇਲਡ ਕੀਤੇ) ਦੇ ਸੀਲਬੰਦ ਪੈਕਟ ਕੁਲੈਕਸ਼ਨ ਸੈਂਟਰ ਤੇ ਜਮ੍ਹਾਂ ਕਰਵਾਉਣਾ ਕੇਂਦਰ ਕੰਟਰੋਲਰ ਦੀ ਜਿੰਮੇਵਾਰੀ ਹੋਵੇਗੀ। ਹੱਲ ਹੋਈਆਂ ਉੱਤਰ ਪੱਤਰੀਆਂ ਦੇ ਸੀਲ ਬੰਦ ਪੈਕਟ ਵਿੱਚ ਮੀਮੇ ਦੀ ਕਾਪੀ ਅਤੇ ਇੱਕ ਵੱਖਰੇ ਸੀਲ ਬੰਦ ਲਿਫਾਫੇ ਵਿੱਚ ਮੀਮੇ ਦੀ ਅਸਲ ਕਾਪੀ ਪਰੀਖਿਆ ਸਮਾਂਤਰ ਹੋਣ ਤੋਂ ਤੁਰੰਤ ਬਾਅਦ ਕੇਂਦਰ ਕੰਟਰੋਲਰ ਨੂੰ ਸੌਂਪੇ ਜਾਵੇ।

34. ਡੇਟਸ਼ੀਟ ਦੇ ਦਰਜ ਅਨੁਸਾਰ ਵਿਲੱਖਣ ਸਮਰੱਥਾ ਵਾਲੇ ਪਰੀਖਿਆਰਥੀਆਂ ਦੀ ਪਰੀਖਿਆ ਸਕੂਲ ਪੱਧਰ ਤੇ ਹੀ ਲਈ ਜਾਵੇਗੀ। ਵਿਲੱਖਣ ਸਮਰੱਥਾ ਵਾਲੇ ਸਾਰੇ ਪਰੀਖਿਆਰਥੀਆਂ ਨੂੰ ਪੇਪਰ ਹੱਲ ਕਰਨ ਲਈ ਹਰੇਕ ਇੱਕ ਘੰਟੇ ਪਿੱਛੇ 20 ਮਿੰਟ ਦਾ ਵਾਯੂ ਸਮਾਂ ਦਿੱਤਾ ਜਾਣਾ ਹੈ ਅਤੇ ਲੋੜ ਅਨੁਸਾਰ ਅਜਿਹੇ ਪਰੀਖਿਆਰਥੀਆਂ ਨੂੰ ਲਿਖਾਰੀ (Scribe) ਦੀ ਪ੍ਰਵਾਨਗੀ ਆਪ ਵੱਲੋਂ ਦਿੱਤੀ ਜਾਵੇਗੀ। ਜੇਕਰ ਕੋਈ ਅਜਿਹਾ ਪਰੀਖਿਆਰਥੀ ਆਪ ਦੇ ਪਰੀਖਿਆ ਕੇਂਦਰ ਵਿਖੇ ਪਰੀਖਿਆ ਦੇ ਰਿਹਾ ਹੈ ਤਾਂ ਉਸਦੇ ਸਕੂਲ ਟੀਚਰ ਦੀ ਡਿਉਟੀ ਪਰੀਖਿਆ ਕੇਂਦਰ ਵਿੱਚ ਲਗਾਈ ਜਾਵੇ।

35. ਪਰੀਖਿਆ ਕੇਂਦਰਾਂ ਲਈ ਸਿੰਗਲ ਬੈਚ/ਸਿੰਗਲ ਪਰੀਖਿਆਆਰਥੀ ਦੀ ਸ਼ਰਤ ਚੱਖੀ ਗਈ ਸੀ। ਉਸੇ ਅਧਾਰ ਤੇ ਸਿੰਗਲ ਬੈਚ ਤੇ ਸਿੰਗਲ ਪਰੀਖਿਆਆਰਥੀ ਬਿਠਾਇਆ ਜਾਵੇ।

36. ਲੋੜੀਂਦੇ ਡੈਸਕ/ਬੈਚਾਂ ਲਈ ਕੇਂਦਰ ਕੰਟਰੋਲਰ ਨਾਲ ਸੰਪਰਕ ਕੀਤਾ ਜਾਵੇ। ਕੋਈ ਵੀ ਪਰੀਖਿਆਰਥੀ ਫਰਜ਼ ਤੇ ਬੈਠਕੇ ਪਰੀਖਿਆ ਨਹੀਂ ਦੇਵੇਗਾ।

37. ਕੇਂਦਰ ਕੰਟਰੋਲਰ, ਕੇਂਦਰ ਸੁਪਰਡੰਟ ਲਈ ਹਦਾਇਤਾਂ ਅਤੇ ਪਰੀਖਿਆ ਨਾਲ ਸਬੰਧਤ ਪ੍ਰਵਾਰਮੇ ਸਕੂਲ Login ID ਤੇ ਅਪ-ਲੋਡ ਕਰਵਾਏ ਗਏ ਹਨ। ਇਨ੍ਹਾਂ ਨੂੰ ਕੇਂਦਰ ਕੰਟਰੋਲਰ ਪਾਸੇ ਪ੍ਰਾਪਤ ਕਰ ਲਿਆ ਜਾਵੇ।

38. ਇਹਨਾਂ ਪਰੀਖਿਆਵਾਂ ਵਿੱਚ ਸਕੂਲ Center Login ਰਾਹੀਂ ਹਰ ਰੇਜ ਪਰੀਖਿਆ ਡਿਉਟੀ ਤੇ ਹਾਜ਼ਰ ਸਮੂਹ ਸਟਾਫ ਅਤੇ ਪਰੀਖਿਆਰਥੀਆਂ ਦੀ ਹਾਜ਼ਰੀ Online Portal ਰਾਹੀਂ ਭੇਜਣੀ ਯਕੀਨੀ ਬਣਾਇਆ ਜਾਵੇ। ਇਸ ਸਬੰਧੀ Portal ਦਾ ਲਿੰਕ ਪਰੀਖਿਆਵਾਂ ਸੁਰੂ ਹੋਣ ਤੋਂ ਪਹਿਲਾਂ School Login ਵਿੱਚ Live ਕਰ ਦਿੱਤਾ ਜਾਵੇਗਾ।

39. ਅੱਠਵੀਂ ਸ੍ਰੀਂ ਨਾਲ ਸਬੰਧਤ ਹਸਤਾਖਰ ਚਾਰਟ ਲਾਸਟ ਪੈਕਟ ਨਾਲ ਵੱਖਰਾ ਲਿਫਾਫਾ ਤਿਆਰ ਕਰਕੇ ਕੁਲੈਕਸ਼ਨ ਸੈਂਟਰ ਤੇ ਜਮ੍ਹਾਂ ਕਰਵਾਇਆ ਜਾਵੇ।

40. ਸਮੂਹ ਕੇਂਦਰ ਕੰਟਰੋਲਰ ਅਤੇ ਆਪ ਵੱਲੋਂ ਪਰੀਖਿਆ ਨਾਲ ਸਬੰਧਤ ਸਾਰੀਆਂ ਹਦਾਇਤਾਂ ਪੜ੍ਹਨ ਉਪਰੰਤ ਰਜਿਸਟਰ ਵਿੱਚ ਐਂਟਰੀ ਕਰਦੇ ਹੋਏ ਇਹ ਤਸਦੀਕ ਕਰਨਾ ਯਕੀਨੀ ਬਣਾਇਆ ਜਾਵੇ ਕਿ ਮੈਂ ਇਹ ਹਦਾਇਤਾਂ ਪੜ੍ਹ ਲਈਆਂ ਹਨ ਅਤੇ ਇਹਨਾਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਾਂਗਾ।

41. ਅਣ-ਅਧਿਕਾਰਿਤ ਵਿਅਕਤੀ ਨੂੰ ਕੇਂਦਰ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ।

ਮਨੁ ਸਿੰਘ ਬੈਰਡ